

Patient Education

COVID-19 ਅਤੇ ਗਰਭਅਵਸਥਾ ਡਿਸਚਾਰਜ ਲਈ ਹਦਾਇਤਾਂ

You must carefully read the "Consumer Information Use and Disclaimer" below in order to understand and correctly use this information

ਇਸ ਵਿਸ਼ੇ ਬਾਰੇ

ਕੋਰੋਨਾਵਾਇਰਸ ਬਿਮਾਰੀ 2019 ਨੂੰ ਕੋਵਿਡ -19 (COVID-19) ਵੀ ਕਿਹਾ ਜਾਂਦਾ ਹੈ। ਇਹ ਇਕ ਵਾਇਰਲ ਬਿਮਾਰੀ ਹੈ ਜੋ ਫੇਫੜਿਆਂ ਨੂੰ ਸੰਕਰਮਿਤ ਕਰਦੀ ਹੈ। ਇਹ ਇੱਕ ਵਾਇਰਸ (ਵਿਸ਼ਾਣੂ) ਦੇ ਕਾਰਨ ਹੁੰਦੀ ਹੈ ਜਿਸਨੂੰ ਐਸਏਆਰਐਸ (SARS)-ਸਬੰਧਤ ਕੋਰੋਨਾਵਾਇਰਸ (SARS-CoV-2) ਕਹਿੰਦੇ ਹਨ। ਡਾਕਟਰ ਇਸ ਬਾਰੇ ਬਹੁਤ ਨਹੀਂ ਜਾਣਦੇ ਹਨ ਕਿ COVID-19 ਗਰਭ ਅਵਸਥਾ ਨੂੰ ਕਿਵੇਂ ਪ੍ਰਭਾਵਤ ਕਰਦੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਜਦੋਂ ਤੁਸੀਂ ਅਜੇ ਗਰਭਵਤੀ ਹੁੰਦੇ ਹੋ, ਜਣੇਪੇ ਦੇ ਦੌਰਾਨ, ਜਾਂ ਬੱਚੇ ਦੇ ਜਨਮ ਤੋਂ ਬਾਅਦ ਤੁਹਾਡੇ ਬੱਚੇ ਨੂੰ ਕੋਵਿਡ ਹੋਣਾ ਸੰਭਵ ਹੈ। ਤੁਹਾਨੂੰ ਬੱਚੇ ਦਾ ਜਨਮ ਸਮੇਂ ਤੋਂ ਪਹਿਲਾਂ ਹੋਣ ਦਾ ਖਤਰਾ ਵਧੇਰੇ ਹੋ ਸਕਦਾ ਹੈ। ਬਹੁਤ ਜਲਦੀ ਪੈਦਾ ਹੋਣ ਵਾਲੇ ਬੱਚਿਆਂ ਨੂੰ ਗੰਭੀਰ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ।


COVID-19 ਦੇ ਲੱਛਣ ਫਲੂ ਵਰਗੇ ਹੁੰਦੇ ਹਨ, ਪਰ ਇਹ ਹੋਰ ਵੀ ਗੰਭੀਰ ਹੋ ਸਕਦੇ ਹਨ। ਤੁਹਾਨੂੰ ਖਾਂਸੀ, ਬੁਖਾਰ, ਠੰਡ ਲੱਗਣ ਨਾਲ ਸਰੀਰ ਦਾ ਹਿਲਣਾ ਹੋ ਸਕਦਾ ਹੈ ਅਤੇ ਸਾਹ ਲੈਣਾ ਮੁਸ਼ਕਲ ਹੋ ਸਕਦਾ ਹੈ। ਤੁਸੀਂ ਬਹੁਤ ਥੱਕੇ ਹੋਏ ਹੋ ਸਕਦੇ ਹੋ, ਮਾਸਪੇਸ਼ੀਆਂ ਵਿੱਚ ਝੁਣਝੁਣੀ, ਸਿਰ ਦਰਦ, ਜਾਂ ਗਲੇ ਵਿੱਚ ਦਰਦ ਹੋ ਸਕਦਾ ਹੈ। ਕੁਝ ਲੋਕਾਂ ਦਾ ਪੇਟ ਖਰਾਬ ਹੋ ਸਕਦਾ ਹੈ ਜਾਂ ਦਸਤ ਲੱਗ ਜਾਂਦੇ ਹਨ। ਕਈਆਂ ਦੀ ਆਪਣੀ ਸੁੰਘਣ ਜਾਂ ਸੁਆਦ ਦੀ ਭਾਵਨਾ ਖਤਮ ਹੋ ਜਾਂਦੀ ਹੈ। ਤੁਹਾਨੂੰ ਇਹ ਲੱਛਣ ਹਰ ਸਮੇਂ ਨਹੀਂ ਹੋ ਸਕਦੇ ਹਨ ਅਤੇ ਉਹ ਤੁਹਾਡੇ ਬਿਮਾਰ ਹੋਣ ਦੌਰਾਨ ਆ ਸਕਦੇ ਹਨ ਜਾਂ ਠੀਕ ਹੋ ਸਕਦੇ ਹਨ।

ਜਦੋਂ ਤੁਸੀਂ ਗੱਲ ਕਰਦੇ ਹੋ, ਛਿੱਕ ਮਾਰਦੇ ਹੋ ਜਾਂ ਖਾਂਸੀ ਕਰਦੇ ਹੋ ਤਾਂ ਵਾਇਰਸ ਬੂੰਦਾਂ ਰਾਹੀਂ ਅਸਾਨੀ ਨਾਲ ਫੈਲਦਾ ਹੈ। ਜਦੋਂ ਤੁਸੀਂ ਨੇੜਿਓਂ ਇਕੱਠੇ ਹੋ ਕੇ ਗੱਲ ਕਰ ਰਹੇ ਹੋ, ਗਾ ਰਹੇ ਹੋ, ਜੱਫੀ ਪਾ ਰਹੇ ਹੋ, ਖਾਣਾ ਸਾਂਝਾ ਕਰ ਰਹੇ ਹੋ, ਜਾਂ ਹੱਥ ਮਿਲਾ ਰਹੇ ਹੋ ਤਾਂ ਤੁਸੀਂ ਦੂਜਿਆਂ ਵਿੱਚ ਵਾਇਰਸ ਭੇਜ ਸਕਦੇ ਹੋ। ਡਾਕਟਰਾਂ ਨੂੰ ਭਰੋਸਾ ਹੈ ਕਿ ਵਿਸ਼ਾਣੂ ਮੇਜ਼, ਦਰਵਾਜ਼ੇ ਦੇ ਹੈਂਡਲ ਅਤੇ ਟੈਲੀਫੋਨ ਵਰਗੀਆਂ ਸਤ੍ਹਾਵਾਂ ਤੇ ਵੀ ਰਹਿ ਜਾਂਦੇ ਹਨ। ਹਾਲਾਂਕਿ, ਇਹ ਆਮ ਤਰੀਕਾ ਨਹੀਂ ਹੈ ਜਿਸ ਤਰ੍ਹਾਂ ਕੋਵਿਡ-19 ਫੈਲਦਾ ਹੈ। ਡਾਕਟਰਾਂ ਦਾ ਮੰਨਣਾ ਹੈ ਕਿ ਤੁਸੀਂ ਲਾਗ ਨੂੰ ਫੈਲਾ ਵੀ ਸਕਦੇ ਹੋ ਭਾਵੇਂ ਤੁਹਾਨੂੰ ਕੋਈ ਲੱਛਣ ਨਾ ਹੋਣ, ਪਰ ਉਹ ਨਹੀਂ ਜਾਣਦੇ ਹਨ ਕਿ ਅਜਿਹਾ ਕਿਵੇਂ ਹੁੰਦਾ ਹੈ। ਇਹੀ ਕਾਰਨ ਹੈ ਕਿ ਵਾਇਰਸ ਦੇ ਫੈਲਣ ਨੂੰ ਹੌਲੀ ਕਰਨ ਦਾ ਇੱਕ ਸਭ ਤੋਂ ਵਧੀਆ ਤਰੀਕਾ ਟੀਕਾਕਰਣ ਕਰਵਾਉਣਾ ਹੈ।

ਕੁਝ ਵਿਅਕਤੀਆਂ ਨੂੰ ਹਲਕਾ ਕੋਵਿਡ-19 (COVID-19) ਹੁੰਦਾ ਹੈ ਅਤੇ ਉਹ ਉਦੋਂ ਤਕ ਘਰ ਹੀ ਰਹਿ ਸਕਦੇ ਹਨ ਜਦੋਂ ਤਕ ਉਹ ਠੀਕ ਮਹਿਸੂਸ ਨਹੀਂ ਕਰਦੇ। ਜੇ ਤੁਸੀਂ ਬਿਮਾਰ ਅਤੇ ਗਰਭਵਤੀ ਹੋ ਤਾਂ ਤੁਹਾਡਾ ਡਾਕਟਰ ਹੋਰ ਨੇੜਿਓਂ ਤੁਹਾਡੀ ਜਾਂਚ ਕਰ ਸਕਦਾ ਹੈ। ਕੁਝ ਲੋਕਾਂ ਨੂੰ ਸ਼ਾਇਦ ਹਸਪਤਾਲ ਵਿੱਚ ਜਾਣ ਦੀ ਜ਼ਰੂਰਤ ਪੈ ਸਕਦੀ ਹੈ ਜੇ ਉਹ ਬਹੁਤ ਬਿਮਾਰ ਹੁੰਦੇ ਹਨ। COVID-19 ਵਾਲੇ ਲੋਕਾਂ ਨੂੰ ਆਪਣੇ ਆਪ ਨੂੰ ਇਕੱਲਾ ਵੱਖ ਰੱਖਣਾ ਚਾਹੀਦਾ ਹੈ। ਤੁਸੀਂ ਉਦੋਂ ਦੂਜਿਆਂ ਦੇ ਆਸ ਪਾਸ ਹੋਣਾ ਸ਼ੁਰੂ ਕਰ ਸਕਦੇ ਹੋ ਜਦੋਂ ਤੁਹਾਡਾ ਡਾਕਟਰ ਕਹਿ ਦਿੰਦਾ ਹੈ ਕਿ ਅਜਿਹਾ ਕਰਨਾ ਸੁਰੱਖਿਅਤ ਹੈ।


Image Filename

ਹੱਥ ਧੋਣਾ



੨੦ ਸਕਿੰਟ
ਲਈ ਮਲ ਕੇ ਧੋਵੋ

ਹੱਥਾਂ ਦੀ ਸਫਾਈ



ਘਰ ਵਿੱਚ ਕਿਹੜੀ ਸੰਭਾਲ ਦੀ ਲੋੜ ਹੈ?

- ਆਪਣੇ ਡਾਕਟਰ ਨੂੰ ਪੁੱਛੋ ਕਿ ਤੁਹਾਨੂੰ ਘਰ ਜਾਣ ਬਾਅਦ ਕੀ ਕਰਨਾ ਚਾਹੀਦਾ ਹੈ। ਜੇ ਡਾਕਟਰ ਦੁਆਰਾ ਦੱਸੀਆਂ ਗਈਆਂ ਗੱਲਾਂ ਤੁਹਾਨੂੰ ਸਮਝ ਨਹੀਂ ਆਉਂਦੀਆਂ ਹਨ ਤਾਂ ਇਹ ਯਕੀਨੀ ਬਣਾਓ ਕਿ ਤੁਸੀਂ ਸਵਾਲ ਪੁੱਛੋ।
- ਤੁਹਾਡੇ ਪ੍ਰਸੂਤੀ ਪੀੜਾ ਵਿੱਚ ਹੋਣ ਦੌਰਾਨ ਸਟਾਫ਼ ਤੁਹਾਨੂੰ ਆਪਣੇ ਮੂੰਹ ਅਤੇ ਨੱਕ 'ਤੇ ਮਾਸਕ ਪਾਉਣ ਲਈ ਕਹਿ ਸਕਦਾ ਹੈ। ਜਦੋਂ ਤੁਸੀਂ ਆਪਣੇ ਬੱਚੇ ਨੂੰ ਫੜਦੇ ਹੋ ਤਾਂ ਤੁਹਾਨੂੰ ਵੀ ਮਾਸਕ ਪਾਉਣ ਦੀ ਲੋੜ ਹੋ ਸਕਦੀ ਹੈ। ਜੇਕਰ ਤੁਸੀਂ ਕੋਵਿਡ-19 ਨਾਲ ਬਿਮਾਰ ਹੁੰਦੇ ਹੋ, ਤੁਸੀਂ ਉਦੋਂ ਤੱਕ ਆਪਣੇ ਬੱਚੇ ਨੂੰ ਫੜਨ ਜਾਂ ਉਸ ਦੇ ਆਲੇ-ਦੁਆਲੇ ਹੋਣ ਦੇ ਯੋਗ ਨਹੀਂ ਹੋ ਸਕਦੇ ਹੋ ਜਦ ਤੱਕ ਤੁਸੀਂ ਬਿਹਤਰ ਮਹਿਸੂਸ ਨਹੀਂ ਕਰਦੇ ਹੋ।
- ਬੁਖਾਰ ਕਾਰਨ ਹੋਈ ਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਬਹੁਤ ਸਾਰਾ ਪਾਣੀ, ਜੁਸ ਜਾਂ ਸ਼ੇਰਬਾ (ਸੁਪ) ਪੀਓ।
- ਸਾਹ ਲੈਣ ਵਿੱਚ ਮੁਸ਼ਕਲ ਅਤੇ ਖਾਂਸੀ ਤੋਂ ਆਰਾਮ ਪ੍ਰਾਪਤ ਕਰਨ ਲਈ ਤੁਸੀਂ ਕੁਲ ਮਿਸਟ ਹਿਯੂਮਿਡਿਫਾਇਰ ਦੀ ਵਰਤੋਂ ਕਰ ਸਕਦੇ ਹੋ।
- ਸਾਹ ਲੈਣ ਅਤੇ ਸੌਣ ਵਿੱਚ ਆਸਾਨੀ ਲਈ ਲੇਟਣ ਲੱਗਿਆਂ ਆਪਣੇ ਆਪ ਨੂੰ ਸਹਾਰਾ ਦੇਣ ਲਈ 2 ਤੋਂ 3 ਸਿਰਹਾਣੇ ਦੀ ਵਰਤੋਂ ਕਰੋ।
- ਸਿਗਰਟ/ਟੋਬੈਕੋ ਨਾ ਕਰੋ ਜਾਂ ਬੀਅਰ, ਸ਼ਰਾਬ ਅਤੇ ਮਿਕਸਡ ਡ੍ਰਿੰਕ (ਅਲਕੋਹਲ) ਨਾ ਪੀਓ।
- ਦੂਜਿਆਂ ਨੂੰ ਸੰਕ੍ਰਮਤ ਕਰਨ ਦੇ ਮੌਕਿਆਂ ਨੂੰ ਘੱਟ ਕਰਨ ਲਈ, ਕੋਵਿਡ-19 ਵੈਕਸੀਨ ਲਗਵਾਓ।
- ਜੇ ਤੁਹਾਨੂੰ ਪੂਰੀ ਤਰ੍ਹਾਂ ਟੀਕਾ ਨਹੀਂ ਲਗਾਇਆ ਗਿਆ ਹੈ:
 - ਜੇ ਤੁਸੀਂ ਹੋਰਾਂ ਦੇ ਆਲੇ-ਦੁਆਲੇ ਹੋ ਤਾਂ ਆਪਣੇ ਮੂੰਹ ਅਤੇ ਨੱਕ 'ਤੇ ਮਾਸਕ ਪਹਿਨੋ ਜੋ ਬਿਮਾਰ ਨਹੀਂ ਹਨ। ਕਪੜੇ ਦੇ ਮਾਸਕ ਸਭ ਤੋਂ ਵਧੀਆ ਕੰਮ ਕਰਦੇ ਹਨ ਜੇ ਉਨ੍ਹਾਂ ਵਿੱਚ ਕੱਪੜੇ ਦੀ ਇੱਕ ਤੋਂ ਵੱਧ ਪਰਤਾਂ ਹੋਣ।
 - ਜਦੋਂ ਤੁਸੀਂ ਆਪਣੇ ਬੱਚੇ ਨੂੰ ਦੁੱਧ ਪਿਲਾਉਂਦੇ ਹੋ ਜਾਂ ਆਪਣੇ ਬੱਚੇ ਨੂੰ ਪਕੜਦੇ ਹੋ ਜਾਂ ਆਪਣੇ ਬੱਚੇ ਲਈ ਛਾਤੀ ਦਾ ਦੁੱਧ ਖਿੱਚਦੇ ਹੋ ਤਾਂ ਆਪਣੇ ਮੂੰਹ ਅਤੇ ਨੱਕ 'ਤੇ ਮਾਸਕ ਪਹਿਨੋ।
 - ਆਪਣੇ ਹੱਥ ਵਾਰ-ਵਾਰ ਧੋਵੋ।
 - ਜੇਕਰ ਸੰਭਵ ਹੋਵੇ, ਤਾਂ ਦੂਜਿਆਂ ਤੋਂ ਦੂਰ, ਘਰ ਵਿੱਚ ਅਲੱਗ ਕਮਰੇ ਵਿੱਚ ਰਹੋ। ਸਿਰਫ ਡਾਕਟਰੀ ਦੇਖਭਾਲ ਲਈ ਬਾਹਰ ਜਾਓ।
 - ਜੇ ਸੰਭਵ ਹੋਵੇ ਤਾਂ ਵੱਖਰਾ ਬਾਥਰੂਮ ਇਸਤੇਮਾਲ ਕਰੋ।
 - ਦੂਜਿਆਂ ਲਈ ਭੇਜਨ ਨਾ ਬਣਾਓ।

ਕਿਹੜੀ ਫਾਲੋ-ਅਪ ਸੰਭਾਲ ਦੀ ਲੋੜ ਹੈ?

- ਤੁਹਾਡਾ ਡਾਕਟਰ ਤੁਹਾਨੂੰ ਤੁਹਾਡੇ ਸੁਧਾਰ ਬਾਰੇ ਜਾਂਚਣ ਲਈ ਦਫ਼ਤਰ ਆਉਣ ਲਈ ਕਹਿ ਸਕਦਾ ਹੈ। ਇਨ੍ਹਾਂ ਮੁਲਾਕਾਤਾਂ 'ਤੇ ਜਾਂਚੇ ਰਹਿਣ ਨੂੰ ਯਕੀਨੀ ਬਣਾਓ। ਇਨ੍ਹਾਂ ਮੁਲਾਕਾਤਾਂ ਤੇ ਮਾਸਕ ਪਹਿਨਣਾ ਯਕੀਨੀ ਬਣਾਓ।
- ਜੇਕਰ ਤੁਸੀਂ ਸਮਾਂ ਰਹਿੰਦਿਆਂ ਆਪਣੇ ਸਟਾਫ਼ ਨੂੰ ਦੱਸ ਸਕਦੇ ਹੋ ਕਿ ਤੁਹਾਨੂੰ ਕੋਵਿਡ -19 (COVID-19) ਹੈ ਤਾਂ ਉਹ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਵਧੇਰੇ ਸਾਵਧਾਨੀ ਵਰਤ ਸਕਦੇ ਹਨ।
- ਤੁਹਾਡੀ ਸਿਹਤ ਠੀਕ ਹੋਣ ਵਿੱਚ ਕੁਝ ਹਫ਼ਤੇ ਲੱਗ ਸਕਦੇ ਹਨ।

ਕਿਹੜੀਆਂ ਦਵਾਈਆਂ ਦੀ ਲੋੜ ਹੋ ਸਕਦੀ ਹੈ?

ਡਾਕਟਰ ਇਨ੍ਹਾਂ ਲਈ ਦਵਾਈਆਂ ਦੇ ਸਕਦਾ ਹੈ:

- ਬੁਖਾਰ ਵਿੱਚ ਮਦਦ ਲਈ

ਕੀ ਸਰੀਰਕ ਗਤੀਵਿਧੀ ਸੀਮਤ ਹੋ ਜਾਵੇਗੀ?

ਤੁਹਾਨੂੰ ਆਪਣੀ ਸਰੀਰਕ ਗਤੀਵਿਧੀ ਨੂੰ ਸੀਮਤ ਕਰਨਾ ਪੈ ਸਕਦਾ ਹੈ। ਆਪਣੇ ਲਈ ਸਹੀ ਸਰਗਰਮੀਆਂ ਦੀ ਗਿਣਤੀ ਲਈ ਆਪਣੇ ਡਾਕਟਰ ਨਾਲ ਗੱਲ ਕਰੋ। ਜੇ ਤੁਸੀਂ ਕੋਵਿਡ-19 (COVID-19) ਨਾਲ ਬਹੁਤ ਬਿਮਾਰ ਰਹੇ ਹੋ, ਤਾਂ ਮੁੜ ਠੀਕ ਹੋਣ ਵਿੱਚ ਕੁੱਝ ਸਮਾਂ ਲੱਗ ਸਕਦਾ ਹੈ।

ਕੀ ਕਿਸੇ ਹੋਰ ਸੰਭਾਲ ਦੀ ਲੋੜ ਹੋਵੇਗੀ?

ਡਾਕਟਰ ਇਹ ਨਹੀਂ ਜਾਣਦੇ ਕਿ ਤੁਹਾਡੇ ਬਿਮਾਰ ਹੋਣ ਤੋਂ ਬਾਅਦ ਤੁਸੀਂ ਕਿੰਨਾ ਸਮਾਂ ਵਾਇਰਸ ਨੂੰ ਦੂਸਰਿਆਂ ਤੱਕ ਫੈਲਾ ਸਕਦੇ ਹੋ। ਮਾਹਰਾਂ ਦਾ ਮੰਨਣਾ ਹੈ ਕਿ ਤੁਹਾਡੇ ਛਾਤੀ ਦੇ ਦੁੱਧ ਵਿੱਚ ਤੁਹਾਡੇ ਬੱਚੇ ਨੂੰ ਵਾਇਰਸ ਜਾਣ ਦੀ ਬਹੁਤ ਘੱਟ ਸੰਭਾਵਨਾ ਹੁੰਦੀ ਹੈ। ਤੁਸੀਂ ਆਪਣੇ ਬੱਚੇ ਨੂੰ ਦੁੱਧ ਪਿਲਾਉਣ ਵਿੱਚ ਸਹਾਇਤਾ ਲਈ ਕੋਈ ਸਿਹਤਮੰਦ ਬਾਲਗ ਚਾਹ ਸਕਦੇ ਹੋ। ਜੇ ਨਹੀਂ, ਤਾਂ ਚੰਗੀ ਤਰ੍ਹਾਂ ਹੱਥ ਧੋਣ ਅਤੇ ਮਾਸਕ ਪਹਿਨਣ ਵੱਲ ਵਧੇਰੇ ਧਿਆਨ ਦਿਓ। ਆਪਣੇ ਚਿਹਰੇ, ਮੂੰਹ, ਜਾਂ ਅੱਖਾਂ ਨੂੰ ਛੂਹਣ ਤੋਂ ਪਰਹੇਜ਼ ਕਰੋ ਅਤੇ ਆਪਣੇ ਬੱਚੇ ਦੇ ਚਿਹਰੇ, ਮੂੰਹ, ਜਾਂ ਅੱਖਾਂ ਨੂੰ ਵੀ ਛੂਹਣ ਤੋਂ ਪਰਹੇਜ਼ ਕਰੋ।

ਹੁਣ ਲਈ, ਡਾਕਟਰ ਤੁਹਾਡੇ ਬਿਮਾਰ ਰਹਿਣ ਤੋਂ ਬਾਅਦ ਤੁਹਾਡੇ ਦੁਆਰਾ ਪਾਲਣਾ ਕਰਨ ਲਈ ਸਧਾਰਣ ਦਿਸ਼ਾ ਨਿਰਦੇਸ਼ ਦੇ ਰਹੇ ਹਨ। ਤੁਹਾਡੇ ਦੁਆਰਾ ਦੂਜੇ ਲੋਕਾਂ ਦੇ ਆਲੇ-ਦੁਆਲੇ ਜਾਣ ਤੋਂ ਪਹਿਲਾਂ, ਤੁਹਾਨੂੰ ਇਹ ਕਰਨਾ ਚਾਹੀਦਾ ਹੈ:

- ਆਪਣੇ ਬੁਖਾਰ ਨੂੰ ਘਟਾਉਣ ਲਈ ਬਿਨਾਂ ਕੋਈ ਦਵਾਈਆਂ ਲਏ 3 ਦਿਨਾਂ ਲਈ ਬੁਖਾਰ ਮੁਕਤ ਰਹੋ
- ਖਾਂਸੀ ਜਾਂ ਸਾਹ ਔਖਾ ਆਉਣ ਦੇ ਕੋਈ ਲੱਛਣ ਨਹੀਂ ਹਨ
- ਤੁਹਾਨੂੰ ਪਹਿਲੀ ਵਾਰ ਲੱਛਣ ਹੋਣ ਜਾਂ ਪਹਿਲੀ ਵਾਰ ਤੁਹਾਡੀ ਜਾਂਚ ਸਕਾਰਾਤਮਕ ਹੋਣ ਤੋਂ ਬਾਅਦ ਘੱਟੋ ਘੱਟ 10 ਦਿਨ ਉਡੀਕ ਕਰੋ, ਅਤੇ ਤੁਹਾਨੂੰ ਉਪਰੋਕਤ ਅਨੁਸਾਰ ਲੱਛਣ ਰਹਿਤ ਹੋਣ ਦੀ ਵੀ ਲੋੜ ਹੁੰਦੀ ਹੈ। ਕੁਝ ਮਾਹਰ 14 ਦਿਨਾਂ ਲਈ ਉਡੀਕ ਕਰਨ ਦਾ ਸੁਝਾਅ ਦਿੰਦੇ ਹਨ।

COVID-19 ਵੈਕਸੀਨ ਲਗਵਾਉਣ ਬਾਰੇ ਆਪਣੇ ਡਾਕਟਰ ਨਾਲ ਗੱਲ ਕਰੋ।

ਕੀ ਸਮੱਸਿਆਵਾਂ ਆ ਸਕਦੀਆਂ ਹਨ?

- ਪਾਣੀ ਦੀ ਕਮੀ। ਇਸ ਨੂੰ ਪਾਣੀ ਦੀ ਕਮੀ ਕਹਿੰਦੇ ਹਨ।
- ਥੋੜ੍ਹੇ ਸਮੇਂ ਜਾਂ ਲੰਮੇ ਸਮੇਂ ਦਾ ਫੇਫੜੇ ਦਾ ਨੁਕਸ
- ਦਿਲ ਦੀਆਂ ਸਮੱਸਿਆਵਾਂ
- ਮੌਤ

ਮੈਨੂੰ ਕਦੋਂ ਡਾਕਟਰ ਨੂੰ ਬੁਲਾਉਣ ਦੀ ਲੋੜ ਹੈ?

- ਸੰਕ੍ਰਮਣ ਦੇ ਸੰਕੇਤ। ਇਨ੍ਹਾਂ ਵਿੱਚ 100.4°F (38°C) ਜਾਂ ਜ਼ਿਆਦਾ ਬੁਖਾਰ, ਕਾਂਬਾ, ਖਾਂਸੀ, ਵਧੇਰੇ ਬਲਗਮ, ਜਾਂ ਬਲਗਮ ਦਾ ਰੰਗ ਬਦਲਣਾ ਸ਼ਾਮਲ ਹਨ।
- ਤੁਹਾਨੂੰ ਸਾਹ ਲੈਣ ਵਿੱਚ ਇੰਨੀ ਜ਼ਿਆਦਾ ਮੁਸ਼ਕਲ ਆ ਰਹੀ ਹੈ ਕਿ ਤੁਸੀਂ ਇੱਕ ਵਾਰ ਵਿੱਚ ਕੇਵਲ ਇੱਕ ਜਾਂ ਦੋ ਸ਼ਬਦ ਹੀ ਕਹਿ ਸਕਦੇ ਹੋ।
- ਸਾਹ ਲੈਣ ਲਈ ਤੁਹਾਨੂੰ ਹਰ ਸਮੇਂ ਸਿੱਧੇ ਬੈਠਣ ਲੇਟਣ ਦੀ ਲੋੜ ਹੁੰਦੀ ਹੈ ਅਤੇ/ਜਾਂ ਲੇਟ ਨਹੀਂ ਸਕਦੇ ਹੋ।
- ਤੁਹਾਨੂੰ ਗੱਲ ਕਰਨ ਵੇਲੇ, ਜਾਂ ਟਿਕ ਕੇ ਬੈਠਣ ਵੇਲੇ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਹੈ।

- ਤੁਹਾਨੂੰ ਬਹੁਤ ਗੂੜ੍ਹਾ ਪਿਸ਼ਾਬ ਆਉਂਦਾ ਹੈ ਜਾਂ 8 ਘੰਟਿਆਂ ਤੋਂ ਵੱਧ ਸਮੇਂ ਲਈ ਪਿਸ਼ਾਬ ਨਹੀਂ ਆਉਂਦਾ ਹੈ।
- ਤੁਹਾਡਾ ਬੱਚਾ ਆਮ ਨਾਲੋਂ ਘੱਟ ਹਿਲਦਾ ਹੈ ਜਾਂ ਹਿਲਣਾ ਬੰਦ ਕਰ ਦਿੰਦਾ ਹੈ।
- ਇੱਕ ਖ਼ਤਰਨਾਕ ਸਥਿਤੀ ਦੇ ਸੰਕੇਤ ਜਿਸਨੂੰ "ਪ੍ਰੀਕਲੈਂਪਸੀਆ" ਕਿਹਾ ਜਾਂਦਾ ਹੈ, ਜਿਵੇਂ ਕਿ ਸਿਰ ਦਰਦ ਜੋ ਬਹੁਤ ਬੁਰਾ ਹੁੰਦਾ ਹੈ ਜਾਂ ਦੂਰ ਨਹੀਂ ਜਾਂਦਾ, ਨਜ਼ਰ ਵਿੱਚ ਤਬਦੀਲੀ, ਜਾਂ ਉਪਰਲੇ ਪੇਟ ਵਿੱਚ ਦਰਦ।

ਦੁਬਾਰਾ ਪੜ੍ਹਾਉਣਾ: ਤੁਹਾਡੀ ਸਮਝਣ ਵਿੱਚ ਮਦਦ ਕਰਦਾ ਹੈ

ਟੀਚ ਬੈਕ ਮੈਥਡ (ਵਾਪਸ ਪੜ੍ਹਾਓ ਤਰੀਕਾ) ਉਸ ਜਾਣਕਾਰੀ ਨੂੰ ਸਮਝਣ ਵਿੱਚ ਤੁਹਾਡੀ ਮਦਦ ਕਰਦਾ ਹੈ ਜੋ ਅਸੀਂ ਤੁਹਾਨੂੰ ਦੇ ਰਹੇ ਹਾਂ। ਸਟਾਫ ਨਾਲ ਗੱਲ ਕਰਨ ਤੋਂ ਬਾਅਦ, ਜੇ ਸਿੱਖਿਆ ਸੀ ਉਸ ਨੂੰ ਆਪਣੇ ਸ਼ਬਦਾਂ ਵਿੱਚ ਉਹਨਾਂ ਨੂੰ ਦੱਸੋ। ਇਸ ਨਾਲ ਇਹ ਗੱਲ ਯਕੀਨੀ ਬਣਾਉਣ ਵਿੱਚ ਮਦਦ ਮਿਲਦੀ ਹੈ ਕਿ ਸਟਾਫ ਨੇ ਹਰੇਕ ਗੱਲ ਦੀ ਸਪਸ਼ਟਤਾ ਨਾਲ ਵਿਆਖਿਆ ਕੀਤੀ ਹੈ। ਇਹ ਉਹਨਾਂ ਗੱਲਾਂ ਨੂੰ ਵੀ ਸਮਝਾਉਣ ਵਿੱਚ ਮਦਦ ਕਰਦਾ ਹੈ ਜੋ ਥੋੜ੍ਹੀਆਂ ਉਲਝਣ ਵਾਲੀਆਂ ਰਹੀਆਂ ਹੋ ਸਕਦੀਆਂ ਹਨ। ਘਰ ਜਾਣ ਤੋਂ ਪਹਿਲਾਂ, ਯਕੀਨੀ ਬਣਾਓ ਕਿ ਤੁਸੀਂ ਇਹ ਕਰ ਸਕਦੇ ਹੋ:

- ਮੈਂ ਤੁਹਾਨੂੰ ਆਪਣੀ ਹਾਲਤ ਬਾਰੇ ਦੱਸ ਸਕਦਾ/ਸਕਦੀ ਹਾਂ।
- ਮੈਂ ਤੁਹਾਨੂੰ ਦੱਸ ਸਕਦਾ/ਸਕਦੀ ਹਾਂ ਕਿ ਮੇਰੇ ਸਾਹ ਨੂੰ ਸੌਖਾ ਕਰਨ ਲਈ ਕਿਹੜੀ ਚੀਜ਼ ਮਦਦ ਕਰ ਸਕਦੀ ਹੈ।
- ਮੈਂ ਤੁਹਾਨੂੰ ਦੱਸ ਸਕਦਾ/ਸਕਦੀ ਹਾਂ ਕਿ ਆਪਣੇ ਬੱਚੇ ਅਤੇ ਦੂਜਿਆਂ ਤਕ ਇਨਫੈਕਸ਼ਨ ਦੇ ਫੈਲਾਅ ਤੋਂ ਬਚਾਅ ਵਿੱਚ ਮਦਦ ਵਾਸਤੇ ਮੈਂ ਕੀ ਕਰ ਸਕਦਾ/ਸਕਦੀ ਹਾਂ।
- ਮੈਂ ਤੁਹਾਨੂੰ ਦੱਸ ਸਕਦਾ ਹਾਂ ਕਿ ਜੇ ਮੈਨੂੰ ਸਾਹ ਲੈਣ ਵਿੱਚ ਮੁਸ਼ਕਲ ਆਉਂਦੀ ਹੈ, ਮੇਰਾ ਬੱਚਾ ਘੱਟ ਹਿੱਲਦਾ ਹੈ, ਜਾਂ ਮੇਰਾ ਪਿਸ਼ਾਬ ਬਹੁਤ ਗੂੜ੍ਹਾ ਹੁੰਦਾ ਹੈ ਤਾਂ ਮੈਂ ਕੀ ਕਰਾਂਗਾ।

ਉਪਭੋਗਤਾ ਜਾਣਕਾਰੀ ਵਰਤੋਂ ਅਤੇ ਬੇਦਾਅਵਾ:

ਇਹ ਜਾਣਕਾਰੀ ਵਿਸ਼ੇਸ਼ ਡਾਕਟਰੀ ਸਲਾਹ ਨਹੀਂ ਹੈ ਅਤੇ ਇਹ ਤੁਹਾਡੇ ਸਿਹਤ ਦੇਖਭਾਲ ਪ੍ਰਦਾਤਾ ਤੋਂ ਤੁਹਾਨੂੰ ਮਿਲੀ ਜਾਣਕਾਰੀ ਦੀ ਥਾਂ ਨਹੀਂ ਲੈਂਦੀ ਹੈ। ਇਹ ਸਿਰਫ਼ ਆਮ ਜਾਣਕਾਰੀ ਦਾ ਇੱਕ ਸੰਖੇਪ ਸਾਰ ਹੈ। ਇਸ ਵਿੱਚ ਸਿਹਤ ਦੀਆਂ ਸਮੱਸਿਆਵਾਂ, ਬਿਮਾਰੀਆਂ, ਸੱਟਾਂ, ਜਾਂਚਾਂ, ਪ੍ਰਕਿਰਿਆਵਾਂ, ਇਲਾਜਾਂ, ਥੈਰੇਪੀਆਂ, ਛੁੱਟੀ ਦੀਆਂ ਹਿਦਾਇਤਾਂ ਜਾਂ ਜੀਵਨ ਸ਼ੈਲੀ ਦੀਆਂ ਚੋਣਾਂ ਜੋ ਤੁਹਾਡੇ 'ਤੇ ਲਾਗੂ ਹੋ ਸਕਦੀਆਂ ਹਨ, ਬਾਰੇ ਸਾਰੀ ਜਾਣਕਾਰੀ ਸ਼ਾਮਲ ਨਹੀਂ ਹੈ। ਆਪਣੀ ਸਿਹਤ ਅਤੇ ਇਲਾਜ ਦੀਆਂ ਚੋਣਾਂ ਬਾਰੇ ਮੁਕੰਮਲ ਜਾਣਕਾਰੀ ਵਾਸਤੇ ਤੁਹਾਨੂੰ ਆਪਣੇ ਸਿਹਤ ਦੇਖਭਾਲ ਪ੍ਰਦਾਤਾ ਨਾਲ ਗੱਲ ਜ਼ਰੂਰ ਕਰਨੀ ਚਾਹੀਦੀ ਹੈ। ਇਸ ਜਾਣਕਾਰੀ ਨੂੰ ਇਹ ਫ਼ੈਸਲਾ ਲੈਣ ਲਈ ਨਹੀਂ ਵਰਤਿਆ ਜਾਣਾ ਚਾਹੀਦਾ ਕਿ ਤੁਹਾਡੇ ਸਿਹਤ ਦੇਖਭਾਲ ਪ੍ਰਦਾਤਾ ਦੀ ਸਲਾਹ, ਹਿਦਾਇਤਾਂ ਜਾਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਨਾ ਹੈ ਜਾਂ ਨਹੀਂ। ਸਿਰਫ਼ ਤੁਹਾਡੇ ਸਿਹਤ ਦੇਖਭਾਲ ਪ੍ਰਦਾਤਾ ਕੋਲ ਹੀ ਤੁਹਾਨੂੰ ਤੁਹਾਡੇ ਲਈ ਸਹੀ ਸਲਾਹ ਮੁਹੱਈਆ ਕਰਨ ਦੀ ਜਾਣਕਾਰੀ ਅਤੇ ਸਿਖਲਾਈ ਹੈ। <https://www.wolterskluwer.com/en/know/clinical-effectiveness-terms>

Last Updated 4/13/22



© 2022 UpToDate, Inc. and its affiliates and/or licensors. All rights reserved.